

# Quad Senior Officials Meeting

August 12, 2021

---

## QUAD ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ

12 ਅਗਸਤ, 2021

ਭਾਰਤੀ ਵਿਦੇਸ਼ ਮੰਤਰਾਲੇ, ਆਸਟਰੇਲੀਆਈ ਵਿਦੇਸ਼ ਅਤੇ ਵਪਾਰ ਵਿਭਾਗ, ਜਾਪਾਨੀ ਵਿਦੇਸ਼ ਮਾਮਲੇ ਮੰਤਰਾਲੇ ਅਤੇ ਸੰਯੁਕਤ ਰਾਜ ਅਮਰੀਕਾ ਦੇ ਸਟੇਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ 12 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਸਲਾਹ-ਮਸ਼ਵਰਾ ਜਾਰੀ ਰੱਖਦੇ ਹੋਏ ਬੈਠਕ ਕੀਤੀ। ਇਹ ਬੈਠਕ ਮਾਰਚ, 2021 ਵਿੱਚ ਆਗੂ ਦੇ ਪਹਿਲੇ ਇਤਿਹਾਸਿਕ ਸਿਖਰ ਸਮੇਲਨ ਤੋਂ ਬਾਅਦ ਹੋਈ, ਜਿਸ ਦੌਰਾਨ ਸਕਾਰਾਤਮਕ ਦ੍ਰਿਸ਼ਟੀਕੋਣ ਅਪਣਾਇਆ ਅਤੇ ਸਮਕਾਲੀ ਚੁਣੌਤੀਆਂ ਖਿਲਾਫ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ ਗਿਆ।

ਇਸ ਸਲਾਹ-ਮਸ਼ਵਰੇ ਦੌਰਾਨ ਹਿੰਦ-ਪ੍ਰਸ਼ਾਂਤ ਖੇਤਰ ਵਿੱਚ COVID -19 ਦੇ ਵਿਆਪਕ ਪ੍ਰਭਾਵਾਂ ਅਤੇ ਮਹਾਂਮਾਰੀ ਨੂੰ ਕਾਬੂ ਕਰਨ, ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਤੇਜ਼ੀ ਨਾਲ ਆਰਥਿਕ ਬਹਾਲੀ ਬਾਰੇ ਗੱਲਬਾਤ ਹੋਈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਟੀਕਾ ਉਤਪਾਦਨ ਅਤੇ ਬਰਾਬਰ ਪਹੁੰਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਗੂਆਂ ਦੁਆਰਾ ਐਲਾਨੀ ਗਈ QUAD ਵੈਕਸੀਨ ਪਹਿਲਕਦਮੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਅਧਿਕਾਰੀਆਂ ਨੇ ਸਾਂਝੇ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਲਚਕੀਲੀ ਸਪਲਾਈ ਚੇਨ, ਉਭਰਦੀ ਅਤੇ ਮਹੱਤਵਪੂਰਨ ਤਕਨਾਲੋਜੀਆਂ, ਸਮੁੰਦਰੀ ਸੁਰੱਖਿਆ, ਸਾਈਬਰ ਸੁਰੱਖਿਆ, ਅੱਤਵਾਦ-ਰੋਧ, ਬੁਨਿਆਦੀ ਢਾਂਚਾ ਅਤੇ ਸੰਪਰਕ, ਉੱਚ ਸਿੱਖਿਆ, ਜਲਵਾਯੂ ਤਬਦੀਲੀ ਅਤੇ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਪੜਤਾਲ ਕੀਤੀ।

ਅਧਿਕਾਰੀਆਂ ਦੇ ਆਪਣੀਆਂ ਸਾਂਝੀਆਂ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਨੂੰ ਚੇਤੇ ਕਰਦੇ ਹੋਏ ਅੰਤਰਰਾਸ਼ਟਰੀ ਕਾਨੂੰਨ ਦੇ ਸਤਿਕਾਰ ਦੇ ਅਧਾਰ ਤੇ ਸੁਤੰਤਰ, ਖੁੱਲ੍ਹੇ, ਖੁਸ਼ਹਾਲ ਅਤੇ ਸਮੁੱਚੇ ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਵਚਨਬੱਧਤਾ ਦੀ ਤਸਦੀਕ ਕੀਤੀ। ਉਨ੍ਹਾਂ ਨੇ ਆਸੀਆਨ ਦੀ ਕੇਂਦਰੀ ਭੂਮਿਕਾ, ਹਿੰਦ-ਪ੍ਰਸ਼ਾਂਤ ਬਾਰੇ ਆਸੀਆਨ ਦੇ ਦ੍ਰਿਸ਼ਟੀਕੋਣ ਅਤੇ ਖੇਤਰੀ ਢਾਂਚੇ ਅੰਦਰ ਆਸੀਆਨ ਦੀ ਅਗਵਾਈ ਵਾਲੇ ਤੰਤਰ ਪ੍ਰਤੀ ਆਪਣੀ ਪੱਕੀ ਹਿਮਾਇਤ ਦੁਹਰਾਈ।

ਅਧਿਕਾਰੀਆਂ ਨੂੰ ਬਾਕਾਇਦਾ ਸਲਾਹ-ਮਸ਼ਵਰੇ ਜਾਰੀ ਰਹਿਣ ਅਤੇ ਇਸ ਸਾਲ ਬਾਅਦ ਵਿੱਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਅਗਲੀ ਬੈਠਕ ਦੀ ਆਸ ਹੈ।

ਨਵੀਂ ਦਿੱਲੀ

12 ਅਗਸਤ, 2021

DISCLAIMER: This is an approximate translation. The original is available in English on MEA's website and may be referred to as the official press release.